


ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਫ਼ਾਜ਼ਿਲਕਾ
ਬਾਰ, ਸ਼ਾਪਿੰਗ ਮਾਲ ਅਤੇ ਮਲਟੀਪਲੈਕਸ ਖੋਲਣ ਦੀ ਪ੍ਰਵਾਨਗੀ
ਫ਼ਾਜ਼ਿਲਕਾ, 12 ਨਵੰਬਰ ()

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਮੈਜਿਸਟ੍ਰੇਟ ਸ: ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐਸ. ਨੇ ਇਕ ਹੁਕਮ ਜਾਰੀ ਕੀਤਾ ਹੈ ਜਿਸ ਅਨੁਸਾਰ ਹੁਣ ਜ਼ਿਲੇ ਦੀ ਹਦੂਦ ਅੰਦਰ ਕੋਵਿਡ ਕਾਰਨ ਲਗਾਏ ਪ੍ਰਤਿਬੰਧਾਂ ਵਿਚ ਕੁਝ ਛੋਟਾਂ ਦਾ ਐਲਾਣ ਕੀਤਾ ਗਿਆ ਹੈ। ਹੁਕਮਾਂ ਅਨੁਸਾਰ ਹੁਣ ਜ਼ਿਲੇ ਦੀ ਹਦੂਦ ਅੰਦਰ ਹੋਟਲਾਂ ਅੰਦਰ ਬਣੀਆਂ ਬਾਰ, ਸ਼ਾਪਿੰਗ ਮਾਲ, ਅਤੇ ਮਲਟੀਪਲੈਕਸ ਜੋ ਕਿ ਕੋਨਟੇਨਮੈਂਟ ਜੋਨ ਦੇ ਬਾਹਰ ਹੋਣ ਖੁੱਲ ਸਕਦੇ ਹਨ। ਪਰ ਇੰਨਾਂ ਅਦਾਰਿਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਐਸ.ਓ.ਪੀ. ਦੀ ਪਾਲਣਾ ਲਾਜ਼ਮੀ ਕਰਨੀ ਹੋਵੇਗੀ। ਇਹ ਹੁਕਮ ਜ਼ਿਲੇ ਵਿਚ ਲਾਗੂ ਹੋ ਗਏ ਹਨ ਅਤੇ ਨਿਯਮਾਂ ਦਾ ਉਲੰਘਣ ਕਰਨ ਵਾਲੇ ਖਿਲਾਫ ਕਾਨੂੰਨੀ ਕਾਰਵਾਈ ਹੋ ਸਕੇਗੀ।

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਫ਼ਾਜ਼ਿਲਕਾ
ਸਵੀਪ ਪ੍ਰੋਗਰਾਮ ਤਹਿਤ ਕਰਵਾਈ ਗਈ ਆਨਲਾਈਨ ਟ੍ਰੇਨਿੰਗ
ਫ਼ਾਜ਼ਿਲਕਾ, 12 ਨਵੰਬਰ

ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਦੀ ਹਦਾਇਤ 'ਤੇ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਤਹਿਸੀਲਦਾਰ ਚੋਣਾ ਸ਼੍ਰੀ ਇੰਦਰਜੀਤ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਨਿਯੁਕਤ ਜ਼ਿਲ੍ਹਾ ਆਈ ਕੋਨ ਅਤੇ ਜ਼ਿਲ੍ਹੇ ਵਿਚ ਪੈਦੀਆਂ ਉਚ ਵਿਦਿਅਕ ਸੰਸਥਾਵਾਂ ਵਿਚ ਨਿਯੁਕਤ ਕੈਂਪਸ ਅਭੈਸਡਰਾਂ ਦੀ ਸਵੀਪ ਪ੍ਰੋਗਰਾਮ ਤਹਿਤ ਆਨਲਾਈਨ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਮੌਕੇ ਤਹਿਸੀਲਦਾਰ ਚੋਣਾਂ ਵੱਲੋਂ ਮਤਦਾਤਾ ਸੂਚੀ ਵਿਚ ਸਾਰ ਸੰਸ਼ੋਧਨ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਆਈਕੋਨ ਸਵੀਪ ਪ੍ਰੋਗਰਾਮ ਅਤੇ ਸਹਾਇਕ ਨੇਡਲ ਅਫ਼ਸਰ ਸਵੀਪ ਪ੍ਰੋਗਰਾਮ ਰਾਜਿੰਦਰ ਕੁਮਾਰ ਵੱਲੋਂ ਵੀ ਕੈਂਪ ਅਭੈਸਡਰਾਂ ਨੂੰ ਈ.ਐਲ.ਸੀ. ਕਲੱਬਾਂ ਬਾਰੇ 21 ਤੋਂ 22 ਨਵੰਬਰ ਅਤੇ 5 ਤੋਂ 6 ਦਸੰਬਰ 2020 ਨੂੰ ਬੁਥ ਲੈਵਲ ਅਫ਼ਸਰਾਂ ਵੱਲੋਂ ਆਪਣੇ ਬੁਥ ਤੇ ਬੈਠ ਕੇ ਆਮ ਜਨਤਾ ਤੋਂ ਇਤਰਾਜ਼ ਲੈਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।



ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਾਜ਼ਿਲਕਾ

ਵਿਧਾਇਕ ਦਵਿੰਦਰ ਘੁਬਾਇਆ ਵੱਲੋਂ ਸਮਾਰਟ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ ਗਈ

ਫਾਜ਼ਿਲਕਾ 12 ਨਵੰਬਰ

ਫਾਜ਼ਿਲਕਾ ਵਿਧਾਇਕ ਸਰਦਾਰ ਦਵਿੰਦਰ ਸਿੰਘ ਘੁਬਾਇਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਸੁਪਨਾ ਹੈ ਕਿ ਕੋਈ ਵੀ ਲੋੜਵੰਦ ਰਾਸ਼ਨ ਕਾਰਡ ਬਣਾਉਣ ਤੇ ਰਾਸ਼ਨ ਲੈਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਲੋੜਵੰਦ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਦੇਣ ਦੀ ਸ਼ੁਰੂਆਤ ਘਰ ਘਰ ਜਾ ਕੇ ਕੀਤੀ ਜਾ ਰਹੀ ਹੈ।

ਵਿਧਾਇਕ ਸ. ਘੁਬਾਇਆ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਲੋੜਵੰਦ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਲਾਭ ਮੁਹੱਈਆ ਕਰਵਾਉਣ ਲਈ ਵਚਨਬਧ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਲੋੜਵੰਦ ਨੂੰ ਯੋਜਨਾਵਾਂ ਅਧੀਨ ਬਣਦਾ ਲਾਭ ਦੇਣ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਲੋੜਵੰਦ ਲਾਭਪਾਤਰੀ ਨੂੰ ਬਣਦਾ ਹੱਕ ਮੁਹੱਈਆ ਕਰਵਾਇਆ ਜਾਵੇਗਾ।

ਇਸ ਮੌਕੇ ਫੂਡ ਸਪਲਾਈ ਅਫਸਰ ਸ਼੍ਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਚੁਆੜਿਆਂ ਵਾਲੀ ਵਿਖੇ 190 ਕਾਰਡ ਲਾਭਪਾਤਰੀਆਂ ਨੂੰ ਦਿਤੇ ਗਏ ਹਨ ਜੋ ਰਹਿ ਗਏ ਹਨ, ਉਹਨਾਂ ਤੱਕ ਵੀ ਜਲਦ ਪਹੁੰਚਾਏ ਜਾਣਗੇ। ਉਨ੍ਹਾਂ ਕਿਹਾ ਕਿ ਬਲਾਕ ਫਾਜ਼ਿਲਕਾ ਦੇ ਲਾਭਪਾਤਰੀਆਂ ਨੂੰ ਲਗਭੱਗ 36 ਹਜ਼ਾਰ 400 ਸਮਾਰਟ ਕਾਰਡ ਜਾਰੀ ਕੀਤੇ ਗਏ ਹਨ।

ਇਸ ਮੌਕੇ ਪ੍ਰੋਮ ਕੁਮਾਰ ਕੁਲਰੀਆਂ ਚੇਅਰਮੈਨ, ਬੈਗ ਚੰਦ ਸੀਨੀਅਰ ਨੇਤਾ ਕਾਂਗਰਸ ਪਾਰਟੀ, ਬਲਕਾਰ ਸਿੰਘ ਸਿੱਧੂ ਸਲਾਹਕਾਰ ਮੀਡੀਆ, ਰਾਜ ਸਿੰਘ ਪੰਚ, ਜਸਵਿੰਦਰ ਸਿੰਘ ਪੰਚ, ਚੰਦਰ ਮੋਹਨ ਪੰਚ, ਲੇਖ ਰਾਮ ਪੰਚ, ਰਾਮਾ ਪੰਚ, ਜਸਵਿੰਦਰ ਸਿੰਘ ਓੜਾ ਜ਼ੋਨ ਇਨਚਾਰਜ, ਵਰਿੰਦਰ ਸਿੰਘ ਬਰਾੜ ਜ਼ੋਨ ਇਨਚਾਰਜ, ਰਾਜਾ ਸਰਪੰਚ, ਨੀਲਾ ਮਦਾਨ, ਸੇਨੂ ਸਲੈਮ ਸ਼ਾਹ, ਰਾਜ ਸਿੰਘ ਨੱਥੂ ਚਿਸਤੀ, ਵਿਪਨ ਕੁਮਾਰ ਇੰਸਪੈਕਟਰ ਫੂਡ ਸਪਲਾਈ, ਬਲਰਾਮ ਡਿਪੂ ਹੋਲਡਰ ਅਤੇ ਹੋਰ ਸੀਨੀਅਰ ਲੀਡਰਸ਼ਿਪ ਮੌਜੂਦ ਸਨ।

